

ਧਨਾਸਰੀ ਮਹਲਾ ੩ ॥

Dhanaasaree, Third Mehl:

ਮਨੁ ਮਰੈ ਧਾਤੁ ਮਰਿ ਜਾਇ ॥

When the mind is conquered, its turbulent wanderings are stopped.

ਬਿਨੁ ਮਨ ਮੂਏ ਕੈਸੇ ਹਰਿ ਪਾਇ ॥

Without conquering the mind, how can the Lord be found?

ਇਹੁ ਮਨੁ ਮਰੈ ਦਾਰੂ ਜਾਣੈ ਕੋਇ ॥

Rare is the one who knows the medicine to conquer the mind.

ਮਨੁ ਸਬਦਿ ਮਰੈ ਬੁਝੈ ਜਨੁ ਸੋਇ ॥੧॥

The mind is conquered through the Word of the Shabad; this is known to the Lord's humble servant. ||1||

ਜਿਸ ਨੋ ਬਖਸੇ ਹਰਿ ਦੇ ਵਡਿਆਈ ॥

The Lord forgives him, and blesses him with glory.

ਗੁਰ ਪਰਸਾਦਿ ਵਸੈ ਮਨਿ ਆਈ ॥ ਰਹਾਉ ॥

By Guru's Grace, the Lord comes to dwell in the mind. ||Pause||

ਗੁਰਮੁਖਿ ਕਰਣੀ ਕਾਰ ਕਮਾਵੈ ॥

The Gurmukh does good deeds,

ਤਾ ਇਸੁ ਮਨ ਕੀ ਸੋਝੀ ਪਾਵੈ ॥

and so, he comes to understand this mind.

ਮਨੁ ਮੈ ਮਤੁ ਮੈਗਲ ਮਿਕਦਾਰਾ ॥

The mind is intoxicated, like the elephant with wine.

ਗੁਰੁ ਅੰਕਸੁ ਮਾਰਿ ਜੀਵਾਲਣਹਾਰਾ ॥੨॥

The Guru places the harness upon it, and rejuvenates it. ||2||

ਮਨੁ ਅਸਾਧੁ ਸਾਧੈ ਜਨੁ ਕੋਈ ॥

The mind is undisciplined; only a rare few can discipline it.

ਅਚਰੁ ਚਰੈ ਤਾ ਨਿਰਮਲੁ ਹੋਈ ॥

If someone eats the uneatable, then he becomes immaculate.

ਗੁਰਮੁਖਿ ਇਹੁ ਮਨੁ ਲਇਆ ਸਵਾਰਿ ॥
As Gurmukh, his mind is embellished.

ਹਉਮੈ ਵਿਚਹੁ ਤਜੈ ਵਿਕਾਰ ॥੩॥
Egotism and corruption are eradicated from within. ||3||

ਜੋ ਧੁਰਿ ਰਖਿਅਨੁ ਮੇਲਿ ਮਿਲਾਇ ॥
Those whom the Primal Lord keeps united in His Union,

ਕਦੇ ਨ ਵਿਛੁੜਹਿ ਸਬਦਿ ਸਮਾਇ ॥
shall never be separated from Him; they are merged in the Word of the
Shabad.

ਆਪਣੀ ਕਲਾ ਆਪੇ ਪ੍ਰਭੁ ਜਾਣੈ ॥
Only God Himself knows His own power.

ਨਾਨਕ ਗੁਰਮੁਖਿ ਨਾਮੁ ਪਛਾਣੈ ॥੪॥੬॥
O Nanak, the Gurmukh realizes the Naam, the Name of the Lord. ||4||6||